

I/18006/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਿਰੋਜ਼ਪੁਰ

ਪ੍ਰੈਸ ਨੋਟ ਨੰ: 1

ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ- ਡਿਪਟੀ ਕਮਿਸ਼ਨਰ

199 ਮੰਡੀਆਂ ਵਿੱਚ ਕੀਤੀ ਜਾਵੇਗੀ ਕਣਕ ਦੀ ਖਰੀਦ

8.40 ਲੱਖ ਮੀਟਰਕ ਟਨ ਕਣਕ ਖਰੀਦਣ ਦਾ ਮਿਥਿਆ ਗਿਆ ਟੀਚਾ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਦੀ ਅਪੀਲ

ਫਿਰੋਜ਼ਪੁਰ 12 ਅਪ੍ਰੈਲ 2020. ()

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇਸ ਸਾਲ ਕਣਕ ਦੇ ਸੀਜ਼ਨ ਦੌਰਾਨ 199 ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸੀਜ਼ਨ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਵਿੱਚੋਂ 8.40 ਲੱਖ ਮੀਟਰਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਆਈ.ਏ.ਐੱਸ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ।

ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਐਫ.ਸੀ.ਆਈ., ਪੰਜਾਬ ਐਗਰੋ, ਪਨਗਰੇਨ, ਵੇਅਰ ਹਾਊਸ, ਮਾਰਕਫੈੱਡ ਅਤੇ ਪਨਸਪ ਵੱਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਇਸ ਵਾਰ ਕਣਕ ਦੀ ਸਰਕਾਰੀ ਖਰੀਦ ਲਈ ਵੱਧ ਤੋਂ ਵੱਧ ਨਮੀ ਦੀ ਮਾਤਰਾ 12 ਫੀਸਦੀ ਹੈ ਅਤੇ ਕਣਕ ਦਾ ਸਰਕਾਰੀ ਭਾਅ 1925 ਰੁਪਏ ਪ੍ਰਤੀ ਕੁਇੰਟਲ ਹੈ।

ਉਨ੍ਹਾਂ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਲਿਫਟਿੰਗ, ਬਾਰਦਾਨੇ ਅਤੇ ਢੁਆਈ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਕੰਮ ਵਿੱਚ ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਈਨਾਂ ਨਾਲ ਕਣਕ ਦੀ ਕਟਾਈ ਨਾ ਕਰਨ ਅਤੇ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਸੁੱਕੀ ਫਸਲ ਹੀ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਮੰਡੀਆਂ ਵਿੱਚ ਭੀੜ ਤੋਂ ਬਚਣ ਲਈ ਕਿਸਾਨਾਂ ਨੂੰ ਕਰਫਿਊ ਪਾਸ ਦਿੱਤੇ ਜਾਣਗੇ ਅਤੇ ਜਿਸ ਕਿਸਾਨ ਕੋਲ ਕਰਫਿਊ ਪਾਸ ਹੋਵੇਗਾ ਸਿਰਫ ਉਸ ਨੂੰ ਹੀ ਕਣਕ ਮੰਡੀ ਵਿੱਚ ਲਿਆਉਣ ਦਿੱਤੀ ਜਾਵੇਗੀ।

APRO FIROZEPUR

12/04/2020

Vikas Vohra